

ਤੁਰੰਤ ਰਿਲੀਜ਼ ਲਈ

ਸਿਟੀ ਆਫ ਬ੍ਰੈਂਪਟਨ ਨੇ COVID-19 ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਲਈ ਸਾਰੇ ਪਾਰਕ ਬੰਦ ਕੀਤੇ

ਬ੍ਰੈਂਪਟਨ, ਓਨਟਾਰੀਓ (26 ਮਾਰਚ, 2020) – ਬ੍ਰੈਂਪਟਨ ਵਿੱਚ COVID-19 (ਸੀ.ਓ.ਵੀ.ਆਈ.ਡੀ.-19) ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਲਈ, ਅਗਲੇ ਨੇਟਿਸ ਤੱਕ, ਸਾਰੇ 500+ ਪਾਰਕ ਜਨਤਾ ਲਈ ਬੰਦ ਕਰ ਦਿੱਤੇ ਹਨ। ਇਹ ਤਬਦੀਲੀ ਤੁਰੰਤ ਲਾਗੂ ਹੁੰਦੀ ਹੈ।

ਇਹਨਾਂ ਵਿੱਚ ਸ਼ਾਮਲ ਹਨ:

- ਪਲੇਗ੍ਰਾਊਂਡ
- ਬਿਨਾਂ ਜੰਜੀਰ ਬੰਨ੍ਹੇ ਕੁੱਤਿਆਂ ਲਈ ਪਾਰਕ (ਡੋਗ ਪਾਰਕ)
- ਸਾਰੀਆਂ ਆਉਟਡੋਰ ਸਪੋਰਟਸ ਫੈਸਿਲਿਟੀਜ਼ ਅਤੇ ਆਉਟਡੋਰ ਫਿਟਨੈਸ ਉਪਕਰਨ
- ਪਿਕਨਿਕ ਸ਼ੈਲਟਰ

ਇਸ ਹਫ਼ਤੇ ਸਿਟੀ ਦੇ ਪਾਰਕਾਂ ਤੇ, ਪਾਰਕ ਬੰਦ ਹੋਣ ਦੇ ਸਾਈਨ ਬੋਰਡ ਲਗਾਏ ਜਾਣਗੇ।

ਸਰੀਰਕ ਦੂਰੀ ਰੱਖਣ ਅਤੇ ਜਨਤਕ ਥਾਵਾਂ ਵਿੱਚ ਇਕੱਠੇ ਤੋਂ ਬਚਣ ਵਾਸਤੇ ਨਿਵਾਸੀਆਂ ਲਈ, ਪੀਲ ਪਬਲਿਕ ਹੈਲਥ (Peel Public Health) ਦੇ ਨਿਰਦੇਸ਼ਾਂ ਦੇ ਮੁਤਾਬਕ, ਪਾਰਕਾਂ ਨੂੰ ਬੰਦ ਕੀਤਾ ਜਾ ਰਿਹਾ ਹੈ।

ਕਿਸੇ ਵੀ ਸਮੱਸਿਆ ਦੀ ਰਿਪੋਰਟ ਕਰਨ ਲਈ ਨਿਵਾਸੀ, ਸਿਟੀ ਦੀ ਸਿਕਿਓਰਿਟੀ ਸਰਵਿਸਿਜ਼ (Security Services) ਨੂੰ 905.874.2111 ਤੇ ਫੋਨ ਕਰ ਸਕਦੇ ਹਨ।

ਇਸ ਬਾਰੇ ਤਾਜ਼ਾ ਜਾਣਕਾਰੀ ਲਈ ਕਿ COVID-19 ਦੀ ਸਥਿਤੀ ਦੇ ਦੌਰਾਨ ਸਿਟੀ ਆਫ ਬ੍ਰੈਂਪਟਨ ਕੀ ਕਰ ਰਹੀ ਹੈ, www.brampton.ca/COVID19 ਤੇ ਜਾਓ।

ਹਵਾਲੇ

“ਸਿਟੀ ਆਫ ਬ੍ਰੈਂਪਟਨ ਵਿੱਚ, ਸਾਡੇ ਨਿਵਾਸੀਆਂ ਦੀ ਸਿਹਤ ਅਤੇ ਸੁਰੱਖਿਆ ਸਾਡੀ ਤਰਜੀਹ ਹੈ ਅਤੇ ਹਮੇਸ਼ਾ ਰਹੇਗੀ। ਅਸੀਂ COVID-19 ਨੂੰ ਹੋਰ ਫੈਲਣ ਤੋਂ ਰੋਕਣ ਵਿੱਚ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਵਚਨਬੱਧ ਹਾਂ। ਅਸੀਂ ਨਿਵਾਸੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਸਰੀਰਕ ਦੂਰੀ ਕਾਇਮ ਰੱਖਣ। ਇਸ ਵਾਇਰਸ ਦੇ ਚੱਕਰ ਨੂੰ ਤੋੜਨ ਲਈ, ਸਾਨੂੰ ਠੋਸ ਉਪਾਅ ਕਰਨ ਦੀ ਲੋੜ ਹੈ। ਇਹ ਬੇਹੱਦ ਜ਼ਰੂਰੀ ਹੈ ਕਿ ਨਿਵਾਸੀ ਇਸ ਸਥਿਤੀ ਦੀ ਗੰਭੀਰਤਾ ਨੂੰ ਅਤੇ ਇਸ ਸਮੇਂ ਸਰੀਰਕ ਦੂਰੀ ਰੱਖਣ ਅਤੇ ਘਰ ਵਿੱਚ ਰਹਿਣ ਦੇ ਮਹੱਤਵ ਨੂੰ ਸਮਝਣ।”

- ਪੈਟਰਿਕ ਬ੍ਰਾਊਨ (Patrick Brown), ਮੇਅਰ, ਸਿਟੀ ਆਫ ਬ੍ਰੈਂਪਟਨ

“ਬ੍ਰੈਂਪਟਨ ਦੇ ਸਾਰੇ ਪਾਰਕਾਂ ਨੂੰ ਬੰਦ ਕਰਨ ਦੀ ਅੱਜ ਦੀ ਘੋਸ਼ਣਾ, ਇਸ ਸਮੇਂ ਦੇ ਦੌਰਾਨ ਸਾਡੇ ਨਿਵਾਸੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਰੱਖਣ ਦੇ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ। COVID-19 ਇੱਕ ਤੇਜ਼ੀ ਨਾਲ ਵਧਣ ਵਾਲੀ ਮਹਾਂਮਾਰੀ ਹੈ। ਅਸੀਂ ਸਥਿਤੀ ਦਾ ਨਿਰੀਖਣ ਕਰ ਰਹੇ ਹਾਂ ਅਤੇ ਲਗਾਤਾਰ ਉਸਦੇ ਮੁਤਾਬਕ ਕਦਮ ਚੁੱਕ ਰਹੇ ਹਾਂ।”

- ਡੇਵਿਡ ਬੈਰਿਕ (David Barrick), ਚੀਫ ਐਡਮਿਨਿਸਟ੍ਰੇਟਿਵ ਆਫਸਰ, ਸਿਟੀ ਆਫ ਬ੍ਰੈਂਪਟਨ

-30-

ਕੈਨੇਡਾ ਵਿੱਚ ਸਭ ਤੋਂ ਵੱਧ ਤੇਜ਼ੀ ਨਾਲ ਵਧਣ ਵਾਲੇ ਸ਼ਹਿਰਾਂ ਵਿੱਚੋਂ ਇੱਕ ਦੇ ਤੌਰ ਤੇ, ਬ੍ਰੈਮਪਟਨ 650,000 ਲੋਕਾਂ ਅਤੇ 70,000 ਕਾਰੋਬਾਰੀਆਂ ਦਾ ਘਰ ਹੈ। ਅਸੀਂ ਜੋ ਵੀ ਕਰਦੇ ਹਾਂ, ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕਰਦੇ ਹਾਂ। ਅਸੀਂ ਸਾਡੇ ਵੱਨ-ਸੁਵੱਨੇ ਭਾਈਚਾਰਿਆਂ ਤੋਂ ਸਰਗਰਮ ਹੁੰਦੇ ਹਾਂ, ਅਸੀਂ ਨਿਵੇਸ਼ ਨੂੰ ਆਕਰਸ਼ਿਤ ਕਰਦੇ ਹਾਂ ਅਤੇ ਅਸੀਂ ਤਕਨੀਕ ਅਤੇ ਵਾਤਾਵਰਣ ਸਬੰਧੀ ਨਵੀਨਤਾ ਨੂੰ ਅੱਗੇ ਵਧਾਉਣ ਦੇ ਸਫ਼ਰ ਤੇ ਹਾਂ। ਅਸੀਂ ਇੱਕ ਅਜਿਹਾ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਉੱਨਤੀ ਲਈ ਭਾਈਵਾਲੀ ਕਰਦੇ ਹਾਂ, ਜੋ ਸੁਰੱਖਿਅਤ, ਸਥਿਰ ਅਤੇ ਸਫਲ ਹੋਵੇ। ਸਾਡੇ ਨਾਲ [Twitter](#), [Facebook](#), ਅਤੇ [Instagram](#) ਤੇ ਜੁੜੋ। www.brampton.ca ਤੇ ਹੋਰ ਜਾਣੋ।

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਮਪਟਨ

905-874-3426 | Monika.Duggal@brampton.ca